

ਮਲਾਰ ਮਹਲਾ ੫ ॥

Malaar, Fifth Mehl:

ਮਾਈ ਮੋਹਿ ਪ੍ਰੀਤਮੁ ਦੇਹੁ ਮਿਲਾਈ ॥

O mother, please lead me to union with my Beloved.

ਸਗਲ ਸਹੇਲੀ ਸੁਖ ਭਰਿ ਸੂਤੀ ਜਿਹ ਘਰਿ ਲਾਲੁ ਬਸਾਈ ॥੧॥ ਰਹਾਉ ॥

All my friends and companions sleep totally in peace; their Beloved Lord has come into the homes of their hearts. ||1||Pause||

ਮੋਹਿ ਅਵਗਨ ਪ੍ਰਭੁ ਸਦਾ ਦਇਆਲਾ ਮੋਹਿ ਨਿਰਗੁਨਿ ਕਿਆ ਚਤੁਰਾਈ ॥

I am worthless; God is forever Merciful. I am unworthy; what clever tricks could I try?

ਕਰਉ ਬਰਾਬਰਿ ਜੋ ਪ੍ਰਿਅ ਸੰਗਿ ਰਾਤੀ ਇਹ ਹਉਮੈ ਕੀ ਢੀਠਾਈ ॥੧॥

I claim to be on a par with those who are imbued with the Love of their Beloved. This is my stubborn egotism. ||1||

ਭਈ ਨਿਮਾਣੀ ਸਰਨਿ ਇਕ ਤਾਕੀ ਗੁਰ ਸਤਿਗੁਰ ਪੁਰਖ ਸੁਖਦਾਈ ॥

I am dishonored - I seek the Sanctuary of the One, the Guru, the True Guru, the Primal Being, the Giver of peace.

ਏਕ ਨਿਮਖ ਮਹਿ ਮੇਰਾ ਸਭੁ ਦੁਖੁ ਕਾਟਿਆ ਨਾਨਕ ਸੁਖਿ ਰੈਨਿ ਬਿਹਾਈ ॥੨॥੨॥੬॥

In an instant, all my pains have been taken away; Nanak passes the night of his life in peace. ||2||2||6||